

ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ ੧੯ ਸਤਿਗੁਰ ਪ੍ਰਸਾਦਿ ॥ ਗੁਰਿ ਮਿਲਿਐ ਹਰਿ
 ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ
 ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥ ੧॥ ਰਹਾਉ ॥
 ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ
 ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥
 ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਉਤਮ ਕਰਣੀ ਸਬਦ ਬੀਚਾਰ
 ॥੩॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ
 ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥ {ਪੰਨਾ 157-158}

ਪਦਅਰਥ:- ਚਉਪਦੇ—ਚਾਰ ਬੰਦਾਂ ਵਾਲੇ ਸ਼ਬਦ {ਚਉ—ਚਾਰ। ਪਦ—ਬੰਦ}। ਗੁਰਿ ਮਿਲਿਐ—ਜੇ ਗੁਰੂ ਮਿਲ
 ਪਏ। ਮੇਲਾ—ਮਿਲਾਪ। ਆਪੇ—(ਪ੍ਰਭੂ) ਆਪ ਹੀ। ਬਿਧਿ—(ਮਿਲਣ ਦੇ) ਢੰਗ। ਸਬਦਿ—ਸ਼ਬਦ ਦੀ ਰਾਹੀਂ।11

ਭਇ—ਭਉ ਵਿਚ, ਡਰ-ਅਦਬ ਵਿਚ। ਭ੍ਰਮੁ—ਭਟਕਣਾ। ਜਾਇ—ਦੂਰ ਹੋ ਜਾਂਦਾ ਹੈ।11 ਰਹਾਉ।

ਸਭਾਇ—{ÔvBwvyn} ਆਪਣੀ ਪਿਆਰ-ਰੁਚੀ ਦੇ ਕਾਰਨ। ਭਾਰਾ—ਬਹੁਤ ਗੁਣਾਂ ਦਾ ਮਾਲਕ।21

ਮਨਿ—ਮਨ ਵਿਚ। ਨਿਰਮਲਿ—ਨਿਰਮਲ ਵਿਚ। ਮਨਿ ਨਿਰਮਲਿ—ਨਿਰਮਲ ਮਨ ਵਿਚ। ਸਚੁ—ਸਦਾ-ਬਿਰ
 ਰਹਿਣ ਵਾਲਾ ਪਰਮਾਤਮਾ। ਸਾਚਿ ਵਸਿਐ—(“ਗੁਰਿ ਮਿਲਿਐ” ਵਾਂਗ) ਜੇ ਸਦਾ-ਬਿਰ ਪ੍ਰਭੂ ਹਿਰਦੇ ਵਿਚ ਵੱਸ
 ਪਏ। ਸਾਚੀ ਕਾਰ—ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਕਾਰ। ਕਰਣੀ—ਆਚਰਨ।31

ਤੇ—ਤੋਂ, ਪਾਸੋਂ। ਸਾਚੀ ਸੇਵਾ—ਸਦਾ-ਬਿਰ ਪ੍ਰਭੂ ਦੀ ਸੇਵਾ-ਭਗਤੀ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ।41

ਅਰਥ:- ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ। ਜੇਹੜਾ ਮਨੁੱਖ
 (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ
 ਸਮਾਇਆ ਰਹਿੰਦਾ ਹੈ।11 ਰਹਾਉ।

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ, ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ)
 ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ
 ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ। (ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ)
 ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ।11

ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ।
 ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ
 ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ)। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ
 ਜੁੜ ਕੇ ਉਸ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ
 ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ, ਬਖਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਣਾਹ) ਬਖਸ਼
 ਲੈਂਦਾ ਹੈ।21

ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ, (ਮਨੁੱਖ ਦੇ) ਪਵਿਤ੍ਰ (ਹੋਏ) ਮਨ ਵਿਚ
 ਉਹ ਸਦਾ-ਬਿਰ ਪ੍ਰਭੂ ਪਰਗਟ ਹੋ ਜਾਂਦਾ ਹੈ। ਜੇ ਸਦਾ-ਬਿਰ ਪ੍ਰਭੂ (ਜੀਵ ਦੇ ਮਨ ਵਿਚ) ਆ ਵਸੇ, ਤਾਂ ਸਦਾ-ਬਿਰ

ਰਹਿਣ ਵਾਲੇ ਪਰਮਾਤਮਾ ਦੀ ਸਿਫਤਿ-ਸਾਲਾਹ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ, ਉਸ ਦੀ ਕਰਨੀ ਸ਼੍ਰੇਣ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਵਿਚਾਰ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ।3।

ਸਦਾ-ਬਿਰ ਪ੍ਰਭੂ ਦੀ ਸੇਵਾ-ਭਗਤੀ ਗੁਰੂ ਪਾਸੋਂ ਹੀ ਮਿਲਦੀ ਹੈ, ਗੁਰੂ ਦੇ ਸਨਮੁਖ ਰਹਿ ਕੇ ਹੀ ਕੋਈ ਮਨੁੱਖ ਪ੍ਰਭੂ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਦਾ ਪਿਆਰ ਹਰੀ ਦੇ ਨਾਮ ਵਿਚ ਬਣ ਜਾਂਦਾ ਹੈ (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਸਭ ਦਾਤਾਂ) ਦੇਣ ਦੇ ਸਮਰੱਥ ਦਾਤਾਰ-ਪ੍ਰਭੂ (ਸਦਾ ਉਸ ਦੇ ਸਿਰ ਉੱਤੇ) ਜੀਉਂਦਾ-ਜਾਗਦਾ ਕਾਇਮ ਹੈ।4।1। 21।

ਨੋਟ:

ਇਸ ਰਾਗ ਵਿਚ ਗੁਰੂ ਨਾਨਕ ਦੇਵ ਜੀ ਦੇ ਸ਼ਬਦ — 20

ਗੁਰੂ ਅਮਰ ਦਾਸ ਜੀ ਦਾ ਸ਼ਬਦ — — — — 1

..... —:

..... ਜੋੜ 21